

ਆਸਾ ਮਹਲਾ ੫ ॥

Aasaa, Fifth Mehl:

ਅਨਦ ਬਿਨੋਦ ਭਰੇਪੁਰਿ ਧਾਰਿਆ ॥

The All-pervading Lord has established joys and celebrations.

ਅਪੁਨਾ ਕਾਰਜੁ ਆਪਿ ਸਵਾਰਿਆ ॥੧॥

He Himself embellishes His own works. ||1||

ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥

Perfect is the Creation of the Perfect Lord Master.

ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥

His magnificent greatness is totally all-pervading. ||1||Pause||

ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥

His Name is the treasure; His reputation is immaculate.

ਆਪੇ ਕਰਤਾ ਅਵਰੁ ਨ ਕੋਇ ॥੨॥

He Himself is the Creator; there is no other. ||2||

ਜੀਅ ਜੰਤ ਸਭਿ ਤਾ ਕੈ ਹਾਥਿ ॥

All beings and creatures are in His Hands.

ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥

God is pervading in all, and is always with them. ||3||

ਪੂਰਾ ਗੁਰੁ ਪੂਰੀ ਬਣਤ ਬਣਾਈ ॥

The Perfect Guru has fashioned His perfect fashion.

ਨਾਨਕ ਭਗਤ ਮਿਲੀ ਵਡਿਆਈ ॥੪॥੨੪॥

O Nanak, the Lord's devotees are blessed with glorious greatness. ||4||24||